



# Punjab Government Gazette

*Published by Authority*

No.8]

CHANDIGARH, FRIDAY, FEBRUARY 21, 2025 (PHALGUNA 2, 1946 SAKA)

## PART I

### Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਵਿਭਾਗ

(ਗ੍ਰਹਿ-4 ਸ਼ਾਖਾ)

ਅਧਿਸੂਚਨਾਂ

ਮਿਤੀ 7 ਫਰਵਰੀ, 2025

**HOME-HM-40ESBM/58/2024-1H4 I/1029873/2025.**— ਸ਼੍ਰੀਮਤੀ ਸੁਨੀਤਾ, ਸੁਪਰਡੈਂਟ ਗ੍ਰੇਡ-1 ਵੱਲੋਂ ਮਿਤੀ 09.09.2024 ਨੂੰ ਸਵੈ-ਇੱਛਾ ਪੂਰਵਕ ਰਿਟਾਇਰਮੈਂਟ ਲੈਣ ਲਈ ਦਿੱਤਾ ਗਿਆ ਨੋਟਿਸ ਡੀ.ਜੀ.ਪੀ, ਪੰਜਾਬ ਵੱਲੋਂ ਮਿਤੀ 23.09.2024 ਰਾਹੀਂ ਕੀਤੀ ਸਿਫਾਰਿਸ਼ ਦੇ ਸਨਮੁੱਖ ਪ੍ਰਵਾਨ ਕਰਦੇ ਹੋਏ ਉਸ ਨੂੰ ਪੰਜਾਬ ਸਿਵਲ ਸਰਵਿਸ (Premature Retirement) (ਪਹਿਲੀ ਸੋਧ) ਰੂਲ 1979 ਦੇ ਰੂਲ 3(3) ਅਧੀਨ ਉਕਤ ਅਧਿਕਾਰੀ ਨੂੰ ਮਿਤੀ 31.01.2025 ਬਾਅਦ ਦੁਪਹਿਰ ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਉਕਤ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕ੍ਰਿਮੀਨਲ/ਸਿਵਲ ਕੋਰਟ ਜਾਂ ਅਨੁਸ਼ਾਸ਼ਨੀ ਕਾਰਵਾਈ ਸਬੰਧੀ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਵਿਰੁੱਧ ਪੰਜਾਬ ਸੀ.ਐਸ.ਆਰ ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਵਿਰੁੱਧ ਕੋਈ ਰਿਕਵਰੀ ਕਿਸੇ ਵੀ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਦੇ ਲਾਭਾਂ (ਗਰੈਚੂਟੀ, ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।

ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐਸ

ਚੰਡੀਗੜ੍ਹ

ਮਿਤੀ 5 ਫਰਵਰੀ, 2025

ਸਕੱਤਰ, ਪੰਜਾਬ ਸਰਕਾਰ

ਗ੍ਰਹਿ ਮਾਮਲੇ ਵਿਭਾਗ